

Sri Guru Granth Sahib

Displaying 704 of

ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥

Yaar Vae Thai Raaviaa Laalan Moo Dhas Dhasandhaa ||

O intimate friend, you have enjoyed your Beloved; please, tell me about Him.

ਜੈਤਸਰੀ (ਮਃ ੫) ਛੰਤ (੧) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧

Raag Jaitsiri Guru Arjan Dev

ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥

Laalan Thai Paaeiaa Aap Gavaaeiaa Jai Dhhan Bhaag Mathhaanae ||

They alone find their Beloved, who eradicate self-conceit; such is the good destiny written on their foreheads.

ਜੈਤਸਰੀ (ਮਃ ੫) ਛੰਤ (੧) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧

Raag Jaitsiri Guru Arjan Dev

ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥

Baanh Pakarr Thaakur Ho Ghidhhee Gun Avagan N Pashhaanae ||

Taking me by the arm, the Lord and Master has made me His own; He has not considered my merits or demerits.

ਜੈਤਸਰੀ (ਮਃ ੫) ਛੰਤ (੧) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੨

Raag Jaitsiri Guru Arjan Dev

ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੇ ਕਿਛੁ ਸੁਹੰਦਾ ॥

Gun Haar Thai Paaeiaa Rang Laal Banaaeiaa This Habho Kishh Suhandhaa ||

She, whom You have adorned with the necklace of virtue, and dyed in the deep crimson color of His Love - everything looks beautiful on her.

ਜੈਤਸਰੀ (ਮਃ ੫) ਛੰਤ (੧) ੩:੫ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੨

Raag Jaitsiri Guru Arjan Dev

ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥

Jan Naanak Dhann Suhaagan Saaee Jis Sang Bhathaar Vasandhaa ||3||

O servant Nanak, blessed is that happy soul-bride, who dwells with her Husband Lord. ||3||

ਜੈਤਸਰੀ (ਮਃ ੫) ਛੰਤ (੧) ੩:੬ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੩

Raag Jaitsiri Guru Arjan Dev

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥

Yaar Vae Nith Sukh Sukhaedhee Saa Mai Paaee ||

O intimate friend, I have found that peace which I sought.

ਜੈਤਸਰੀ (ਮਃ ੫) ਛੰਤ (੧) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੮

Raag Jaitsiri Guru Arjan Dev

ਵਰੁ ਲੋੜੀਦਾ ਆਇਆ ਵਜੀ ਵਾਧਾਈ ॥

Var Lorreedhaa Aaeiaa Vajee Vaadhhaaee ||

My sought-after Husband Lord has come home, and now, congratulations are pouring in.

ਜੈਤਸਰੀ (ਮਃ ੫) ਛੰਤ (੧) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੮

Raag Jaitsiri Guru Arjan Dev

ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥

Mehaa Mangal Rehas Thheaaa Pir Dhaeiaal Sadh Nav Rangeeaa ||

Great joy and happiness welled up, when my Husband Lord, of ever-fresh beauty, showed mercy to me.

ਜੈਤਸਰੀ (ਮਃ ੫) ਛੰਤ (੧) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੫

Raag Jaitsiri Guru Arjan Dev

ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥

Vadd Bhaag Paaeiaa Gur Milaaeiaa Saadhh Kai Sathasangeeaa ||

By great good fortune, I have found Him; the Guru has united me with Him, through the Saadh Sangat, the True Congregation of the Holy.

ਜੈਤਸਰੀ (ਮਃ ੫) ਛੰਤ (੧) ੮:੪ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੫

Raag Jaitsiri Guru Arjan Dev

ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥

Aasaa Manasaa Sagal Pooree Pria Ank Ank Milaaee ||

My hopes and desires have all been fulfilled; my Beloved Husband Lord has hugged me close in His embrace.

ਜੈਤਸਰੀ (ਮਃ ੫) ਛੰਤ (੧) ੮:੫ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੬

Raag Jaitsiri Guru Arjan Dev

ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥

Binavanth Naanak Sukh Sukhaedhee Saa Mai Gur Mil Paaee ||4||1||

Prays Nanak, I have found that peace which I sought, meeting with the Guru. ||4||1||

ਜੈਤਸਰੀ (ਮਃ ੫) ਛੰਤ (੧) ੮:੬ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੬

Raag Jaitsiri Guru Arjan Dev

ਜੈਤਸਰੀ ਮਹਲਾ ੫ ਘਰੁ ੨ ਛੰਤ

Jaithasaree Mehalaa 5 Ghar 2 Shhantha

Jaitsree, Fifth Mehl, Second House, Chhant:

ਜੈਤਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੭੦੪

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਜੈਤਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੭੦੪

ਸਲੋਕੁ ॥

Salok ||

Shalok:

ਜੈਤਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੭੦੪

ਉਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥

Oochaa Agam Apaar Prabh Kathhan N Jaae Akathh ||

God is lofty, unapproachable and infinite. He is indescribable - He cannot be described.

ਜੈਤਸਰੀ (ਮਃ ੫) ਛੰਤ (੨) ਸ. ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੮

Raag Jaitsiri Guru Arjan Dev

ਨਾਨਕ ਪ੍ਰਭੁ ਸਰਣਾਗਤੀ ਰਾਖਨ ਕਉ ਸਮਰਥੁ ॥੧॥

Naanak Prabh Saranaagathee Raakhan Ko Samarathh ||1||

Nanak seeks the Sanctuary of God, who is all-powerful to save us. ||1||

ਜੈਤਸਰੀ (ਮਃ ੫) ਛੰਤ (੨) ਸ. ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੮

Raag Jaitsiri Guru Arjan Dev

ਛੰਤੁ ॥

Shhanth ||

Chhant:

ਜੈਤਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੭੦੪

ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭੁ ਤੇਰਿਆ ॥

Jio Jaanahu Thio Raakh Har Prabh Thaeriaa ||

Save me, any way You can; O Lord God, I am Yours.

ਜੈਤਸਰੀ (ਮਃ ੫) ਛੰਤ (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੯

Raag Jaitsiri Guru Arjan Dev

ਕੇਤੇ ਗਨਉ ਅਸੰਖ ਅਵਗਣ ਮੇਰਿਆ ॥

Kaethae Gano Asankh Avagan Maeriaa ||

My demerits are uncountable; how many of them should I count?

ਜੈਤਸਰੀ (ਮਃ ੫) ਛੰਤ (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੯

Raag Jaitsiri Guru Arjan Dev

ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥

Asankh Avagan Khathae Faerae Nithprath Sadh Bhooleeai ||

The sins and crimes I committed are countless; day by day, I continually make mistakes.

ਜੈਤਸਰੀ (ਮਃ ੫) ਛੰਤ (੨) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੦

Raag Jaitsiri Guru Arjan Dev

ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੁਲੀਐ ॥

Moh Magan Bikaraal Maaeiaa Tho Prasaadhee Ghooleeai ||

I am intoxicated by emotional attachment to Maya, the treacherous one; by Your Grace alone can I be saved.

ਜੈਤਸਰੀ (ਮਃ ੫) ਛੰਤ (੨) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੦

Raag Jaitsiri Guru Arjan Dev

ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥

Look Karath Bikaar Bikharrae Prabh Naer Hoo Thae Naeriaa ||

Secretly, I commit hideous sins of corruption, even though God is the nearest of the near.

ਜੈਤਸਰੀ (ਮਃ ੫) ਛੰਤ (੨) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੧

Raag Jaitsiri Guru Arjan Dev

ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

Binavanth Naanak Dhaeiaa Dhhaarahu Kaadt Bhavajal Faeriaa ||1||

Prays Nanak, shower me with Your Mercy, Lord, and lift me up, out of the whirlpool of the terrifying world-ocean. ||1||

ਜੈਤਸਰੀ (ਮਃ ੫) ਛੰਤ (੨) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੧

Raag Jaitsiri Guru Arjan Dev

ਸਲੋਕੁ ॥

Salok ||

Shalok:

ਜੈਤਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੭੦੪

ਨਿਰਤਿ ਨ ਪਵੈ ਅਸੰਖ ਗੁਣ ਉਚਾ ਪ੍ਰਭ ਕਾ ਨਾਉ ॥

Nirath N Pavai Asankh Gun Oochaa Prabh Kaa Naao ||

Countless are His virtues; they cannot be enumerated. God's Name is lofty and exalted.

ਜੈਤਸਰੀ (ਮਃ ੫) ਛੰਤ (੨) ਸ. ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੨

Raag Jaitsiri Guru Arjan Dev

ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥

Naanak Kee Baenanthetheaa Milai Nithhaavae Thhaao ||2||

This is Nanak's humble prayer, to bless the homeless with a home. ||2||

ਜੈਤਸਰੀ (ਮਃ ੫) ਛੰਤ (੨) ਸ. ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੨

Raag Jaitsiri Guru Arjan Dev

ਛੰਤੁ ॥

Shhanth ॥

Chhant:

ਜੈਤਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੭੦੪

ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥

Dhoosar Naahee Thaaoo Kaa Pehi Jaaeeai ॥

There is no other place at all - where else should I go?

ਜੈਤਸਰੀ (ਮਃ ੫) ਛੰਤ (੨) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੩

Raag Jaitsiri Guru Arjan Dev

ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥

Aath Pehar Kar Jorr So Prabh Dhhiaeeai ॥

Twenty-four hours a day, with my palms pressed together, I meditate on God.

ਜੈਤਸਰੀ (ਮਃ ੫) ਛੰਤ (੨) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੩

Raag Jaitsiri Guru Arjan Dev

ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥

Dhhiaae So Prabh Sadhaa Apunaa Manehi Chindhiaa Paaeeai ॥

Meditating forever on my God, I receive the fruits of my mind's desires.

ਜੈਤਸਰੀ (ਮਃ ੫) ਛੰਤ (੨) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੪

Raag Jaitsiri Guru Arjan Dev

ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥

Thaj Maan Mohu Vikaar Dhoojaa Eaek Sio Liv Laaeeai ॥

Renouncing pride, attachment, corruption and duality, I lovingly center my attention on the One Lord.

ਜੈਤਸਰੀ (ਮਃ ੫) ਛੰਤ (੨) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੪

Raag Jaitsiri Guru Arjan Dev

ਅਰਪਿ ਮਨੁ ਤਨੁ ਪ੍ਰਭੁ ਆਗੈ ਆਪੁ ਸਗਲ ਮਿਟਾਈਐ ॥

Arap Man Than Prabhoo Aagai Aap Sagal Mittaaeeai ॥

Dedicate your mind and body to God; eradicate all your self-conceit.

ਜੈਤਸਰੀ (ਮਃ ੫) ਛੰਤ (੨) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੫

Raag Jaitsiri Guru Arjan Dev

ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥

Binavanth Naanak Dhhaar Kirapaa Saach Naam Samaaeeai ॥2॥

Prays Nanak, shower me with Your mercy, Lord, that I may be absorbed in Your True Name. ||2||

ਜੈਤਸਰੀ (ਮਃ ੫) ਛੰਤ (੨) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੫

Raag Jaitsiri Guru Arjan Dev

ਸਲੋਕੁ ॥

Salok ||

Shalok:

ਜੈਤਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੭੦੪

ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥

Rae Man Thaa Ko Dhhiaaeai Sabh Bidhh Jaa Kai Haathh ||

O mind, meditate on the One, who holds everything in His hands.

ਜੈਤਸਰੀ (ਮਃ ੫) ਛੰਤ (੨) ਸ. ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੬

Raag Jaitsiri Guru Arjan Dev

ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥

Raam Naam Dhhan Sanchaeai Naanak Nibehai Saathh ||3||

Gather the wealth of the Lord's Name; O Nanak, it shall always be with You. ||3||

ਜੈਤਸਰੀ (ਮਃ ੫) ਛੰਤ (੨) ਸ. ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੬

Raag Jaitsiri Guru Arjan Dev

ਛੰਤੁ ॥

Shhanth ||

Chhant:

ਜੈਤਸਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੭੦੪

ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥

Saathheearraa Prabh Eaek Dhoosar Naahi Koe ||

God is our only True Friend; there is not any other.

ਜੈਤਸਰੀ (ਮਃ ੫) ਛੰਤ (੨) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੭

Raag Jaitsiri Guru Arjan Dev

ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥

Thhaan Thhananthar Aap Jal Thhal Poor Soe ||

In the places and interspaces, in the water and on the land, He Himself is pervading everywhere.

ਜੈਤਸਰੀ (ਮਃ ੫) ਛੰਤ (੨) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੭

Raag Jaitsiri Guru Arjan Dev

ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥

Jal Thhal Meheaal Poor Rehiaa Sarab Dhaathaa Prabh Dhhanee ||

He is totally permeating the water, the land and the sky; God is the Great Giver, the Lord and Master of all.

ਜੈਤਸਰੀ (ਮਃ ੫) ਛੰਤ (੨) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੮

Raag Jaitsiri Guru Arjan Dev

ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥

Gopaal Gobindh Anth Naahee Baeanth Gun Thaa Kae Kiaa Ganee ||

The Lord of the world, the Lord of the universe has no limit; His Glorious Virtues are unlimited - how can I count them?

ਜੈਤਸਰੀ (ਮਃ ੫) ਛੰਤ (੨) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੮

Raag Jaitsiri Guru Arjan Dev

ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥

Bhaj Saran Suaamee Sukheh Gaamee This Binaa An Naahi Koe ||

I have hurried to the Sanctuary of the Lord Master, the Bringer of peace; without Him, there is no other at all.

ਜੈਤਸਰੀ (ਮਃ ੫) ਛੰਤ (੨) ੩:੫ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੯

Raag Jaitsiri Guru Arjan Dev

ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥

Binavanth Naanak Dhaeiaa Dhhaarahu This Paraapath Naam Hoe ||3||

Prays Nanak, that being, unto whom the Lord shows mercy - he alone obtains the Naam. ||3||

ਜੈਤਸਰੀ (ਮਃ ੫) ਛੰਤ (੨) ੩:੬ - ਗੁਰੂ ਗ੍ਰੰਥ ਸਾਹਿਬ: ਅੰਗ ੭੦੪ ਪੰ. ੧੯

Raag Jaitsiri Guru Arjan Dev